



Department of Health/ਸਿਹਤ ਵਿਭਾਗ
Copies of the Post Mortem Report/
ਪੋਸਟ ਮਾਰਟਮ ਰਿਪੋਰਟ ਦੀਆਂ ਕਾਪੀਆਂ

Official Use Only ਕੇਵਲ ਦਫਤਰੀ ਵਰਤੋਂ ਲਈ

ਆਰ ਟੀ ਐਸ ਸਰਵਿਸ ਕੋਡ /RTS Service: 19

Application Number / ਅਰਜੀ ਨੰਬਰ :	Date of Application / ਅਰਜੀ ਦੀ ਮਿਤੀ
Name of Block & Tehsil /ਬਲਾਕ /ਤਹਿਸੀਲ ਦਾ ਨਾਂ	

Fields marked with asterisk (*) are mandatory/ ਜਿਹੜੇ ਫੀਲਡ ਤੇ ਤਾਰਾ ਚਿੰਨ੍ਹ (*) ਲਾਗਿਆ ਹੈ, ਉਹ ਭਰਨੇ ਜ਼ਰੂਰੀ ਹਨ

Part – 1 Personal Details / ਵਿਅਕਤੀਗਤ ਵੇਰਵਾ

Details of Person Filling the Application Form / ਅਰਜੀ ਫਾਰਮ ਭਰਨ ਵਾਲੇ ਵਿਅਕਤੀ ਦਾ ਵੇਰਵਾ			Self Attested Photo of Beneficiary ਲਾਭਪਾਤਰ ਦੀ ਸਵੈ-ਤਸਦੀਕਸ਼ੁਦਾ ਫੋਟੋ
1. Name / ਬਿਨੈਕਾਰ ਦਾ ਨਾਂ			
2. Address / ਬਿਨੈਕਾਰ ਦਾ ਪਤਾ			
3. Relation with Beneficiary / ਬਿਨੈਕਾਰ ਦਾ ਲਾਭਪਾਤਰ ਨਾਲ ਰਿਸ਼ਤਾ			
Personal Data of Beneficiary / ਲਾਭਪਾਤਰ ਦਾ ਵਿਅਕਤੀਗਤ ਡਾਟਾ			
4. Name / ਨਾਂ *			
5. Gender / ਲਿੰਗ *	Male / ਪੁਰਸ਼	Female / ਔਰਤ	
6. Date of birth / ਜਨਮ ਮਿਤੀ		7. Age (if Date of birth not known)/ ਉਮਰ (ਜੇਕਰ ਜਨਮ ਮਿਤੀ ਨਹੀਂ ਪਤਾ)	
8. Place of Birth / ਜਨਮ ਅਸਥਾਨ			
9. Father's Name / ਪਿਤਾ ਦਾ ਨਾਂ *			
10. Mother's Name / ਮਾਤਾ ਦਾ ਨਾਂ			
11. Address / ਪਤਾ *			
PIN Code / ਪਿੰਨ ਕੋਡ		District / ਜ਼ਿਲ੍ਹਾ *	
12. Marital Status / ਵਿਆਹ ਸਥਿਤੀ		13. Spouse Name / ਪਤੀ / ਪਤਨੀ ਦਾ ਨਾਂ	
14. Email ID / ਈਮੇਲ ਆਈ ਡੀ		15. Contact Phone Number /ਸੰਪਰਕ ਲਈ ਫੋਨ ਨੰਬਰ *	
16. Voter ID Card Number / ਵੋਟਰ ਆਈ ਡੀ ਕਾਰਡ ਨੰਬਰ			
17. Aadhaar Number (UID) / ਆਧਾਰ ਨੰਬਰ (ਜੂ ਆਈ ਡੀ)		Aadhaar Enrollment Number (if Aadhaar not issued)/ ਆਧਾਰ ਇਨਰੋਲਮੈਂਟ ਨੰਬਰ (ਜੇਕਰ ਆਧਾਰ ਨੰਬਰ ਜਾਰੀ ਨਹੀਂ ਹੋਇਆ)	

Part – 2 Service Details / ਸੇਵਾ ਦਾ ਵੇਰਵਾ

Application Details / ਅਰਜੀ ਦਾ ਵੇਰਵਾ	
18. Mode of Delivery of Service/ ਸੇਵਾ ਦੀ ਅਦਾਇਗੀ ਦਾ ਤਰੀਕਾ *	<input type="checkbox"/> Sewa Kendra / ਸੇਵਾ ਕੇਂਦਰ <input type="checkbox"/> By Post/ ਡਾਕ ਦੁਆਰਾ
19. Application processing Office / ਅਰਜੀ ਕਾਰਵਾਈ ਦਫਤਰ	
Service Details / ਸੇਵਾ ਦਾ ਵੇਰਵਾ	



20. Name of beneficiary, if not applicant. (Adhaar No. of beneficiary, Attach Copy/ ਲਾਭਪਾਤਰ ਦਾ ਨਾਂ ਜੇਕਰ ਬਿਨੈਕਾਰ ਨਹੀਂ ਲਾਭਪਾਤਰ ਦਾ ਆਧਾਰ ਨੰ: ਨਾਲ ਲਗਾਇਆ ਜਾਵੇ	
21. Relationship with applicant/ ਬਿਨੈਕਾਰ ਨਾਲ ਰਿਸ਼ਤਾ	
22. Date & Time of examination of deceased/ਮ੍ਰਿਤਕ ਦੇ ਨਿਰੀਖਣ ਦੀ ਮਿਤੀ ਅਤੇ ਸਮਾਂ	
23. Name of Hospital/Medical Institute where Post Mortem was done/ ਹਸਪਤਾਲ/ਮੈਡੀਕਲ ਸੰਸਥਾ ਦਾ ਨਾਮ (ਜਿਥੇ ਪੋਸਟਮਾਰਟਮ ਹੋਇਆ ਸੀ	

Part -3 List of Required Documents / ਜ਼ਰੂਰੀ ਦਸਤਾਵੇਜ਼ਾਂ ਦੀ ਸੂਚੀ . Please tick (√) the document attached / ਕਿਰਪਾ ਕਰਕੇ ਨੱਥੀ ਦਸਤਾਵੇਜ਼ਾਂ ਨੂੰ ਟਿੱਕ (√) ਕਰੋ

1	Fee receipt (as applicable)/ ਫੀਸ ਰਸੀਦ (ਜਿਵੇਂ ਲਾਗੂ ਯੋਗ ਹੋਵੇ)	
---	---	--

ਮੈਂ ਸੱਚੇ ਦਿਲੋਂ ਬਿਆਨ ਕਰਦਾ / ਕਰਦੀ ਹਾਂ ਕਿ ਉੱਕਤ ਵੇਰਵੇ ਸਹੀ ਹਨ ਅਤੇ ਕੋਈ ਜਾਣਕਾਰੀ ਛੁਪਾਉਣ / ਗਲਤ ਬਿਆਨੀ ਲਈ ਮੈਂ ਨਿੱਜੀ ਤੌਰ ਤੇ ਜ਼ਿੰਮੇਵਾਰ ਹੋਵਾਂਗਾ / ਹੋਵਾਂਗੀ

ਬਿਨੈਕਾਰ ਦੇ ਹਸਤਾਖਰ / ਅੰਗੂਠਾ ਨਿਸ਼ਾਨ



Feed Back Form/ ਫੀਡਬੈਕ ਫਾਰਮ

<p>1. Is there any unnecessary information being asked in the Form?/ ਕੀ ਕੀ ਫਾਰਮ ਵਿੱਚ ਕੋਈ ਵੀ ਬੇਲੋੜੀ ਜਾਣਕਾਰੀ ਮੰਗੀ ਗਈ ਹੈ ?</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If Yes, Please specify the detail/ ਜੇਕਰ ਹਾਂ, ਤਾਂ ਵੇਰਵਾ ਦਿਉ</p>	
<p></p>	
<p>2. Is any vague information being asked in the form?/ ਕੀ ਫਾਰਮ ਵਿੱਚ ਕੀ ਕੀ ਕੋਈ ਵੀ ਅਸਪਸ਼ਟ ਜਾਣਕਾਰੀ ਮੰਗੀ ਗਈ ਹੈ ?</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If Yes, Please specify the details/ ਜੇਕਰ ਹਾਂ, ਤਾਂ ਵੇਰਵਾ ਦਿਉ</p>	
<p></p>	
<p>3. Is the space provided in the form sufficient for filling up the required information?/ ਕੀ ਫਾਰਮ ਵਿੱਚ ਮੁਹੱਈਆ ਥਾਂ ਲੋੜੀਂਦੀ ਜਾਣਕਾਰੀ ਭਰਨ ਲਈ ਕਾਫ਼ੀ ਹੈ</p>	<p><input type="checkbox"/> Yes / ਹਾਂ <input type="checkbox"/> No / ਨਹੀਂ</p>
<p>If No, Please specify the details/ ਜੇਕਰ ਨਾਂ, ਤਾਂ ਵੇਰਵਾ ਦਿਉ</p>	
<p></p>	
<p>4. Any other suggestion you may like to make, Please specify / ਕੋਈ ਹੋਰ ਸੁਝਾਅ ਦੇਣਾ ਚਾਹੁੰਦੇ ਹੋ ਤਾਂ ਵੇਰਵਾ ਦਿਉ</p>	
<p></p>	